

 Print Page

Sri Guru Granth Sahib

Displaying 594 of

ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥

Sabadhai Saadh N Aaeiou Naam N Lago Piaar ||

One who does not savor the taste of the Shabad, who does not love the Naam, the Name of the Lord,

ਵਡਹੰਸ ਵਾਰ (ਮਃ ੪) (੧੯) ਸ. (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧

Raag Vadhans Guru Amar Das

ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥

Rasanaa Fikaa Bolanaa Nith Nith Hoe Khuaar ||

And who speaks insipid words with his tongue, is ruined, again and again.

ਵਡਹੰਸ ਵਾਰ (ਮਃ ੪) (੧੯) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧

Raag Vadhans Guru Amar Das

ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥

Naanak Kirath Paeiai Kamaavanaa Koe N Maettanehaar ||2||

O Nanak, he acts according to the karma of his past actions, which no one can erase. ||2||

ਵਡਹੰਸ ਵਾਰ (ਮਃ ੪) (੧੯) ਸ. (੩) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧

Raag Vadhans Guru Amar Das

ਪਉੜੀ ॥

Pourree ||

Pauree:

ਵਡਹੰਸ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੫੯੪

ਧਨੁ ਧਨੁ ਸਤ ਪੁਰਖੁ ਸਤਿਗੁਰੁ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥

Dhhan Dhhan Sath Purakh Sathiguroo Hamaaraa Jith Miliai Ham Ko Saanth Aae ||

Blessed, blessed is the True Being, my True Guru; meeting Him, I have found peace.

ਵਡਹੰਸ ਵਾਰ (ਮਃ ੪) (੧੯):੧ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੨

Raag Vadhans Guru Amar Das

ਧਨੁ ਧਨੁ ਸਤ ਪੁਰਖੁ ਸਤਿਗੁਰੁ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥

Dhhan Dhhan Sath Purakh Sathiguroo Hamaaraa Jith Miliai Ham Har Bhagath Paaee ||

Blessed, blessed is the True Being, my True Guru; meeting Him, I have attained the Lord's devotional worship.

ਵਡਹੰਸ ਵਾਰ (ਮਃ ੪) (੧੯):੨ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੩

Raag Vadhans Guru Amar Das

ਧਨੁ ਧਨੁ ਹਰਿ ਭਗਤੁ ਸਤਿਗੁਰੁ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥

Dhhan Dhhan Har Bhagath Sathiguroo Hamaaraa Jis Kee Saevaa Thae Ham Har Naam Liv Laaee ||

Blessed, blessed is the Lord's devotee, my True Guru; serving Him, I have come to enshrine love for the Name of the Lord.

ਵਡਹੰਸ ਵਾਰ (ਮਃ ੪) (੧੯):੩ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੪

Raag Vadhans Guru Amar Das

ਧਨੁ ਧਨੁ ਹਰਿ ਗਿਆਨੀ ਸਤਿਗੁਰੁ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥

Dhhan Dhhan Har Giaanee Sathiguroo Hamaaraa Jin Vairee Mithra Ham Ko Sabh Sam Dhrisatt Dhikhaaee ||

Blessed, blessed is the Knower of the Lord, my True Guru; He has taught me to look upon friend and foe alike.

ਵਡਹੰਸ ਵਾਰ (ਮਃ ੪) (੧੯):੪ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੪

Raag Vadhans Guru Amar Das

ਧਨੁ ਧਨੁ ਸਤਿਗੁਰੁ ਮਿਤ੍ਰੁ ਹਮਾਰਾ ਜਿਨਿ ਹਰਿ ਨਾਮਿ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥

Dhhan Dhhan Sathiguroo Mithra Hamaaraa Jin Har Naam Sio Hamaaree Preeth Banaaee ||19||

Blessed, blessed is the True Guru, my best friend; He has led me to embrace love for the Name of the Lord. ||19||

ਵਡਹੰਸ ਵਾਰ (ਮਃ ੪) (੧੯):੫ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੫

Raag Vadhans Guru Amar Das

ਸਲੋਕੁ ਮਃ ੧ ॥

Salok Ma 1 ||

Shalok, First Mehl:

ਵਡਹੰਸ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੯੪

ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੁਰੇ ਸੰਮੁਲੇ ॥

Ghar Hee Mundhh Vidhaes Pir Nith Jhoorae Sanmhaalae ||

The soul-bride is at home, while the Husband Lord is away; she cherishes His memory, and mourns His absence.

ਵਡਹੰਸ ਵਾਰ (ਮਃ ੪) (੨੦) ਸ. (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੬

Raag Vadhans Guru Nanak Dev

ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥

Miladhiaa Dtil N Hovee Jae Neeath Raas Karae ||1||

She shall meet Him without delay, if she rids herself of duality. ||1||

ਵਡਹੰਸ ਵਾਰ (ਮਃ ੪) (੨੦) ਸ. (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੭

Raag Vadhans Guru Nanak Dev

ਮਃ ੧ ॥

Ma 1 ॥

First Mehl:

ਵਡਹੰਸ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੯੪

ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥

Naanak Gaalee Koorreeaa Baajh Pareeth Karaee ॥

O Nanak, false is the speech of one who acts without loving the Lord.

ਵਡਹੰਸ ਵਾਰ (ਮਃ ੪) (੨੦) ਸ. (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੭

Raag Vadhans Guru Nanak Dev

ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥

Thichar Jaanai Bhalaa Kar Jichar Laevai Dhaee ॥2॥

He judges things to be good, only as long as the Lord gives and he receives. ॥2॥

ਵਡਹੰਸ ਵਾਰ (ਮਃ ੪) (੨੦) ਸ. (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੮

Raag Vadhans Guru Nanak Dev

ਪਉੜੀ ॥

Pourree ॥

Pauree:

ਵਡਹੰਸ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੫੯੪

ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥

Jin Oupaaee Jeea Thin Har Raakhiaa ॥

The Lord, who created the creatures, also protects them.

ਵਡਹੰਸ ਵਾਰ (ਮਃ ੪) (੨੦):੧ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੮

Raag Vadhans Guru Nanak Dev

ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥

Anmrith Sachaa Nao Bhojan Chaakhiaa ॥

I have tasted the food of Ambrosial Nectar, the True Name.

ਵਡਹੰਸ ਵਾਰ (ਮਃ ੪) (੨੦):੨ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੯

Raag Vadhans Guru Nanak Dev

ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥

Thipath Rehae Aaghaae Mittee Bhabhaakhiaa ॥

I am satisfied and satiated, and my hunger is appeased.

ਵਡਹੰਸ ਵਾਰ (ਮਃ ੪) (੨੦):੩ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੯

Raag Vadhans Guru Nanak Dev

ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥

Sabh Andhar Eik Varathai Kinai Viralai Laakhiaa ||

The One Lord is pervading in all, but rare are those who realize this.

ਵਡਹੰਸ ਵਾਰ (ਮਃ ੪) (੨੦):੪ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੯

Raag Vadhans Guru Nanak Dev

ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥

Jan Naanak Bheae Nihaal Prabh Kee Paakhiaa ||20||

Servant Nanak is enraptured, in the Protection of God. ||20||

ਵਡਹੰਸ ਵਾਰ (ਮਃ ੪) (੨੦):੫ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੦

Raag Vadhans Guru Nanak Dev

ਸਲੋਕੁ ਮਃ ੩ ॥

Salok Ma 3 ||

Shalok, Third Mehl:

ਵਡਹੰਸ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੯੪

ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥

Sathigur No Sabh Ko Vaekhadhaa Jaethaa Jagath Sansaar ||

All the living beings of the world behold the True Guru.

ਵਡਹੰਸ ਵਾਰ (ਮਃ ੪) (੨੧) ਸ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੧

Raag Vadhans Guru Amar Das

ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥

Ddithai Mukath N Hovee Jichar Sabadh N Karae Veechaar ||

One is not liberated by merely seeing Him, unless one contemplates the Word of His Shabad.

ਵਡਹੰਸ ਵਾਰ (ਮਃ ੪) (੨੧) ਸ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੧

Raag Vadhans Guru Amar Das

ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥

Houmai Mail N Chukee Naam N Lagai Piaar ||

The filth of ego is not removed, and he does not enshrine love for the Naam.

ਵਡਹੰਸ ਵਾਰ (ਮਃ ੪) (੨੧) ਸ. (੩) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੨

Raag Vadhans Guru Amar Das

ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥

Eik Aapae Bakhas Milaaeian Dhubidhhaa Thaj Vikaar ||

The Lord forgives some, and unites them with Himself; they forsake their duality and sinful ways.

ਵਡਹੰਸ ਵਾਰ (ਮਃ ੪) (੨੧) ਸ. (੩) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੨

Raag Vadhans Guru Amar Das

ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥

Naanak Eik Dharasan Dhaekh Mar Milae Sathigur Haeth Piaar ||1||

O Nanak, some behold the Blessed Vision of the True Guru's Darshan, with love and affection; conquering their ego, they meet with the Lord. ||1||

ਵਡਹੰਸ ਵਾਰ (ਮਃ ੪) (੨੧) ਸ. (੩) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੩

Raag Vadhans Guru Amar Das

ਮਃ ੩ ॥

Ma 3 ॥

Third Mehl:

ਵਡਹੰਸ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੯੪

ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥

Sathiguroo N Saeviou Moorakh Andhh Gavaar ||

The foolish, blind clown does not serve the True Guru.

ਵਡਹੰਸ ਵਾਰ (ਮਃ ੪) (੨੧) ਸ. (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੩

Raag Vadhans Guru Amar Das

ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥

Dhoojai Bhaae Bahuth Dhukh Laagaa Jalathaa Karae Pukaar ||

In love with duality, he endures terrible suffering, and burning, he cries out in pain.

ਵਡਹੰਸ ਵਾਰ (ਮਃ ੪) (੨੧) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੪

Raag Vadhans Guru Amar Das

ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥

Jin Kaaran Guroo Visaariaa Sae N Oupakarae Anthee Vaar ||

He forgets the Guru, for the sake of mere objects, but they will not come to his rescue in the end.

ਵਡਹੰਸ ਵਾਰ (ਮਃ ੪) (੨੧) ਸ. (੩) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੪

Raag Vadhans Guru Amar Das

ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥

Naanak Guramathee Sukh Paaeiaa Bakhasae Bakhasanehaar ||2||

Through the Guru's Instructions, Nanak has found peace; the Forgiving Lord has forgiven him. ||2||

ਵਡਹੰਸ ਵਾਰ (ਮਃ ੪) (੨੧) ਸ. (੩) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੫

Raag Vadhans Guru Amar Das

ਪਉੜੀ ॥

Pourree ||

Pauree:

ਵਡਹੰਸ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੫੯੪

ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥

Thoo Aapae Aap Aap Sabh Karathaa Koee Dhoojaa Hoe S Avaro Keheeai ||

You Yourself, all by Yourself, are the Creator of all. If there were any other, then I would speak of another.

ਵਡਹੰਸ ਵਾਰ (ਮਃ ੪) (੨੧):੧ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੫

Raag Vadhans Guru Amar Das

ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥

Har Aapae Bolai Aap Bulaavai Har Aapae Jal Thhal Rav Reheeai ||

The Lord Himself speaks, and causes us to speak; He Himself is pervading the water and the land.

ਵਡਹੰਸ ਵਾਰ (ਮਃ ੪) (੨੧):੨ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੬

Raag Vadhans Guru Amar Das

ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥

Har Aapae Maarai Har Aapae Shhoddai Man Har Saranee Parr Reheeai ||

The Lord Himself destroys, and the Lord Himself saves. O mind, seek and remain in the Lord's Sanctuary.

ਵਡਹੰਸ ਵਾਰ (ਮਃ ੪) (੨੧):੩ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੭

Raag Vadhans Guru Amar Das

ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥

Har Bin Koe Maar Jeevaal N Sakai Man Hoe Nichindh Nisal Hoe Reheeai ||

Other than the Lord, no one can kill or rejuvenate. O mind, do not be anxious - remain fearless.

ਵਡਹੰਸ ਵਾਰ (ਮਃ ੪) (੨੧):੪ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੭

Raag Vadhans Guru Amar Das

ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ

Outhadhiaa Behadhiaa Suthiaa Sadhaa Sadhaa Har Naam Dhhiaaeeai Jan Naanak Guramukh Har Leheeai ||21||1|| Sudhhu

While standing, sitting, and sleeping, forever and ever, meditate on the Lord's Name; O servant Nanak, as Gurmukh, you shall attain the Lord. ||21||1||Sudh||

ਵਡਹੰਸ ਵਾਰ (ਮਃ ੪) (੨੧):੫ - ਗੁਰੂ ਗ੍ਰੰਥ ਸਾਹਿਬ: ਅੰਗ ੫੯੪ ਪੰ. ੧੮

Raag Vadhans Guru Amar Das